



ਸੂਚਨਾ ਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਾਜ਼ਿਲਕਾ

Information and District Public Relations Office, Fazilka

Room No. 507, A Block, 4th Floor, DC Office, Fazilka - 152123

Email: dprofzk2017@gmail.com Phone No. 01638-260500



I/40954/2020

ਸੂਚਨਾ ਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਾਜ਼ਿਲਕਾ

ਡਿਪਟੀ ਕਮਿਸ਼ਨਰ ਵੱਲੋਂ 2020-21 ਦੀ ਕਰਜ਼ਾ ਯੋਜਨਾ ਜਾਰੀ

* ਕੁੱਲ 5448 ਕਰੋੜ ਰੁਪਏ ਦੇ ਦਿੱਤੇ ਜਾਣਗੇ ਕਰਜ਼ੇ

* ਮਿਸ਼ਨ ਫਤਿਹ ਤਹਿਤ ਸਮੂਹ ਬੈਂਕਾ ਅੰਦਰ ਆਉਣ ਵਾਲੇ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਪ੍ਰਤੀ ਜਾਗਰੂਕ ਕੀਤਾ ਜਾਵੇ -

ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 26 ਜੂਨ:

ਜ਼ਿਲ੍ਹਾ ਲੀਡ ਬੈਂਕ ਫ਼ਾਜ਼ਿਲਕਾ ਦੁਆਰਾ ਤਿਆਰ ਕੀਤੀ ਗਈ ਕਰਜ਼ਾ ਯੋਜਨਾ 2020-21 ਅੱਜ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਜਾਰੀ ਕੀਤੀ ਗਈ। ਇਸ ਯੋਜਨਾ ਤਹਿਤ ਇਸ ਸਾਲ ਖੇਤੀ ਖੇਤਰ ਲਈ 4083.27 ਕਰੋੜ ਰੁਪਏ ਦਾ ਕਰਜ਼ਾ ਦੇਣ ਦਾ ਟੀਚਾ ਮਿੱਥਿਆ ਗਿਆ ਹੈ।

ਇਸ ਮੌਕੇ ਚੀਫ਼ ਮੈਨੇਜਰ, ਲੀਡ ਬੈਂਕ ਫ਼ਾਜ਼ਿਲਕਾ ਸ੍ਰੀ ਸ਼ਿਵ ਚਰਨ ਨੇ ਦੱਸਿਆ ਕਿ ਇਸ ਯੋਜਨਾ ਤਹਿਤ 5448.55 ਕਰੋੜ ਰੁਪਏ ਦੇ ਕਰਜ਼ੇ ਵੱਖ-ਵੱਖ ਖੇਤਰਾਂ ਵਿਚ ਬੈਂਕਾਂ ਵੱਲੋਂ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਤਰਜੀਹੀ ਖੇਤਰ ਵਿੱਚ 5056.32 ਕਰੋੜ ਰੁਪਏ, ਉਦਯੋਗ ਖੇਤਰ ਲਈ 713.69 ਕਰੋੜ ਅਤੇ 505.6 ਕਰੋੜ ਦੇ ਟੀਚੇ ਸਰਕਾਰ ਵੱਲੋਂ ਗਰੀਬ, ਅਨੁਸੂਚਿਤ ਜਾਤੀ ਅਤੇ ਗ਼ਰੀਬੀ ਰੇਖਾ ਤੋਂ ਹੇਠ ਗੁਜ਼ਾਰਾ ਕਰ ਰਹੇ ਬੇਰੁਜ਼ਗਾਰ ਲੋਕਾਂ ਲਈ ਵੱਖ-ਵੱਖ ਸਪਾਂਸਰ ਸਕੀਮਾਂ ਲਈ ਮਿੱਥੇ ਗਏ ਹਨ।

ਡਿਪਟੀ ਕਮਿਸ਼ਨਰ ਸ. ਸੰਧੂ ਨੇ ਸਮੂਹ ਬੈਂਕ ਅਧਿਕਾਰੀਆਂ ਨੂੰ ਹਰੇਕ ਲੋੜਵੰਦ ਲਾਭਪਾਤਰੀ ਨੂੰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖ ਕੇ ਟੀਚੇ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨਾਂ ਕਿਹਾ ਕਿ ਬੈਂਕ ਪੱਧਰ 'ਤੇ ਸਰਕਾਰੀ ਯੋਜਨਾਵਾਂ ਦਾ ਹਰੇਕ ਪਿੰਡ ਪੱਧਰ 'ਤੇ ਪ੍ਰਚਾਰ ਕੀਤਾ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਸਰਕਾਰ ਦੀਆਂ ਕਰਜ਼ਾ ਯੋਜਨਾਵਾਂ ਤੋਂ ਵਾਂਝਾ ਨਾ ਰਹੇ। ਉਨਾਂ ਕਿਹਾ ਕਿ ਮਿਸ਼ਨ ਫਤਿਹ ਤਹਿਤ ਕੇਵਿਡ 19 ਦੇ ਚੱਲ ਰਹੇ ਪ੍ਰੋਟੋਕੋਲ ਨੂੰ ਧਿਆਨ 'ਚ ਰੱਖਦਿਆਂ ਸਮੂਹ ਬੈਂਕਾ ਅੰਦਰ ਆਉਣ ਵਾਲੇ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਖੁਦ ਬੈਂਕ ਕਰਮਚਰੀ ਕੇਵਿਡ ਦੀਆਂ ਸਾਵਧਾਨੀਆਂ ਤੋਂ ਸੁਚੇਤ ਰਹਿਣ।

ਉਨਾਂ ਕਿਹਾ ਕਿ ਵੱਖ-ਵੱਖ ਖਿੱਤਿਆਂ ਵਿੱਚ ਕਰਜ਼ਾ ਪ੍ਰਾਪਤ ਕਰਨ ਦੇ ਲਈ ਮਨਜ਼ੂਰ ਕੇਸਾਂ ਨੂੰ ਪਹਿਲਕਦਮੀ ਨਾਲ ਨਜਿੱਠਿਆ ਜਾਵੇ। ਉਨਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਅਤੇ ਟੀਚਿਆਂ 'ਚ ਅਣਗਹਿਲੀ ਨੂੰ ਬਰਦਾਸ਼ ਨਹੀਂ ਕੀਤਾ ਜਾਵੇਗਾ। ਉਨਾਂ ਸਮੂਹ ਬੈਂਕ ਅਧਿਕਾਰੀਆਂ ਨੂੰ ਡੇਅਰੀ, ਉਦਯੋਗ, ਪਸ਼ੂ-ਪਾਲਣ, ਘਰ-ਘਰ ਰੋਜ਼ਗਾਰ ਯੋਜਨਾ ਆਦਿ ਲਈ ਲੋੜੀਂਦੇ ਕੇਸਾਂ ਨੂੰ ਪਹਿਲਕਦਮੀ ਨਾਲ ਨੇਪਰੇ ਚੜਾਉਣ ਦੇ ਆਦੇਸ਼ ਜਾਰੀ ਕੀਤੇ। ਉਨਾਂ ਕਿਹਾ ਕਿ ਬੈਂਕ ਗ਼ਰੀਬ ਅਤੇ ਲੋੜਵੰਦ ਬੇਰੁਜ਼ਗਾਰ ਵਿਅਕਤੀਆਂ ਦੀ ਮਦਦ ਕਰਦੇ ਰਹਿਣਗੇ। ਸਮੂਹ ਬੈਂਕਾਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਉਹ ਸਰਕਾਰ ਦੀਆਂ ਉਮੀਦਾਂ ਤੇ ਪੂਰੇ ਉਤਰਨਗੇ ਅਤੇ ਉਨਾਂ ਵੱਲੋਂ ਸਾਲ 2020-21 ਲਈ ਮਿੱਥੇ ਟੀਚੇ ਪੂਰੇ ਕੀਤੇ ਜਾਣਗੇ।



ਸੂਚਨਾ ਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਾਜ਼ਿਲਕਾ



ਸੂਚਨਾ ਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਾਜ਼ਿਲਕਾ

Information and District Public Relations Office, Fazilka

Room No. 507, A Block, 4th Floor, DC Office, Fazilka - 152123

Email: dprofzk2017@gmail.com Phone No. 01638-260500



1/41089/2020

ਸੂਚਨਾ ਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਾਜ਼ਿਲਕਾ

ਮਿਸ਼ਨ ਫ਼ਤਿਹ

ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਜਾਗਰੂਕਤਾ ਪੰਫਲੈਟ ਵੰਡ ਕੇ ਕੀਤਾ ਜਾਗਰੂਕ

* ਮਿਸ਼ਨ ਫ਼ਤਿਹ ਦਾ ਮੰਤਵ ਕਰੋਨਾ ਵਾਇਰਸ ਨੂੰ ਹਰਾਉਣਾ

ਫ਼ਾਜ਼ਿਲਕਾ, 26 ਜੂਨ

ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਜ਼ਿਲੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਪੰਫਲੈਟ ਵੰਡ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਸਕੱਤਰ ਜ਼ਿਲਾ ਹੈਡ ਕਰਾਸ ਸੋਸਾਇਟੀ ਸ੍ਰੀ ਸੁਭਾਸ਼ ਅਰੋੜਾ ਨੇ ਦੱਸਿਆ ਕਿ ਜ਼ਿਲੇ ਦੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਲੋਕਾਂ ਨੂੰ ਮਿਸ਼ਨ ਫ਼ਤਿਹ ਵਿਚ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਕਰੋਨਾ ਵਾਇਰਸ ਮਹਾਂਮਾਰੀ ਨੂੰ ਹਰਾਉਣਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਹੱਥਾਂ ਵਿਚ ਮਿਸ਼ਨ ਫ਼ਤਿਹ ਅਤੇ ਕੋਰੋਨਾ ਜਾਗਰੂਕਤਾ ਦੇ ਪੰਫਲੈਟ ਫੜ ਕੇ ਲੋਕਾਂ ਨੂੰ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾਉਣ, ਸਿਰਫ਼ ਲੋੜ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਨਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਵੀ ਸਾਵਧਾਨੀਆਂ ਵਰਤਣ ਅਤੇ ਕੋਰੋਨਾ ਦੀ ਰੋਕਥਾਮ ਲਈ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ। ਉਨ੍ਹਾਂ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਨੂੰ ਵੱਧ ਤੋਂ ਵੱਧ ਕਾਮਯਾਬ ਬਣਾ ਕੇ ਕੋਰੋਨਾ ਮਹਾਂਮਾਰੀ ਤੇ ਫ਼ਤਿਹ ਪਾਉਣ ਲਈ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।

